

ਮਾਲੀ ਗਉੜਾ ਮਹਲਾ ੫ ॥

Maalee Gauraa, Fifth Mehl:

ਇਹੀ ਹਮਾਰੈ ਸਫਲ ਕਾਜ ॥

Please let my works be rewarding and fruitful.

ਅਪੁਨੇ ਦਾਸ ਕਉ ਲੇਹੁ ਨਿਵਾਜਿ ॥੧॥ ਰਹਾਉ ॥

Please cherish and exalt Your slave. ||1||Pause||

ਚਰਨ ਸੰਤਹ ਮਾਥ ਮੋਰ ॥

I lay my forehead on the feet of the Saints,

ਨੈਨਿ ਦਰਸੁ ਪੇਖਉ ਨਿਸਿ ਭੋਰ ॥

and with my eyes, I gaze upon the Blessed Vision of their Darshan, day and night.

ਹਸਤ ਹਮਰੇ ਸੰਤ ਟਹਲ ॥

With my hands, I work for the Saints.

ਪ੍ਰਾਨ ਮਨੁ ਧਨੁ ਸੰਤ ਬਹਲ ॥੧॥

I dedicate my breath of life, my mind and wealth to the Saints. ||1||

ਸੰਤਸੰਗਿ ਮੇਰੇ ਮਨ ਕੀ ਪ੍ਰੀਤਿ ॥

My mind loves the Society of the Saints.

ਸੰਤ ਗੁਨ ਬਸਹਿ ਮੇਰੈ ਚੀਤਿ ॥

The Virtues of the Saints abide within my consciousness.

ਸੰਤ ਆਗਿਆ ਮਨਹਿ ਮੀਠ ॥

The Will of the Saints is sweet to my mind.

ਮੇਰਾ ਕਮਲੁ ਬਿਗਸੈ ਸੰਤ ਡੀਠ ॥੨॥

Seeing the Saints, my heart-lotus blossoms forth. ||2||

ਸੰਤਸੰਗਿ ਮੇਰਾ ਹੋਇ ਨਿਵਾਸੁ ॥

I dwell in the Society of the Saints.

ਸੰਤਨ ਕੀ ਮੋਹਿ ਬਹੁਤੁ ਪਿਆਸ ॥

I have such a great thirst for the Saints.

ਸੰਤ ਬਚਨ ਮੇਰੇ ਮਨਹਿ ਮੰਤ ॥

The Words of the Saints are the Mantras of my mind.

ਸੰਤ ਪ੍ਰਸਾਦਿ ਮੇਰੇ ਬਿਖੈ ਹੰਤ ॥੩॥

By the Grace of the Saints, my corruption is taken away. ||3||

ਮੁਕਤਿ ਜੁਗਤਿ ਏਹਾ ਨਿਧਾਨ ॥

This way of liberation is my treasure.

ਪ੍ਰਭ ਦਇਆਲ ਮੋਹਿ ਦੇਵਹੁ ਦਾਨ ॥

O Merciful God, please bless me with this gift.

ਨਾਨਕ ਕਉ ਪ੍ਰਭ ਦਇਆ ਧਾਰਿ ॥

O God, shower Your Mercy upon Nanak.

ਚਰਨ ਸੰਤਨ ਕੇ ਮੇਰੇ ਰਿਦੇ ਮਝਾਰਿ ॥੪॥੪॥

I have enshrined the feet of the Saints within my heart. ||4||4||